

ਗਉੜੀ ਪੂਰਬੀ ਮਹਲਾ ੪ ॥

Gauree Poorbee, Fourth Mehl:

ਕਰਹੁ ਕ੍ਰਿਪਾ ਜਗਜੀਵਨ ਦਾਤੇ ਮੇਰਾ ਮਨੁ ਹਰਿ ਸੇਤੀ ਰਾਚੇ ॥

Show Mercy to me, O Life of the World, O Great Giver, so that my mind may merge with the Lord.

ਸਤਿਗੁਰਿ ਬਚਨੁ ਦੀਓ ਅਤਿ ਨਿਰਮਲੁ ਜਪਿ ਹਰਿ ਹਰਿ ਹਰਿ ਮਨੁ ਮਾਚੇ ॥੧॥

The True Guru has bestowed His most pure and sacred Teachings. Chanting the Name of the Lord, Har, Har, Har, my mind is transfixed and enraptured. ||1||

ਰਾਮ ਮੇਰਾ ਮਨੁ ਤਨੁ ਬੇਧਿ ਲੀਓ ਹਰਿ ਸਾਚੇ ॥

O Lord, my mind and body have been pierced through by the True Lord.

ਜਿਹ ਕਾਲ ਕੈ ਮੁਖਿ ਜਗਤੁ ਸਭੁ ਗ੍ਰੁਸਿਆ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਬਾਚੇ ॥੧॥ ਰਹਾਉ ॥

The whole world is caught and held in the mouth of Death. Through the Teachings of the Guru, the True Guru, O Lord, I am saved. ||1||Pause||

ਜਿਨ ਕਉ ਪ੍ਰੀਤਿ ਨਾਹੀ ਹਰਿ ਸੇਤੀ ਤੇ ਸਾਕਤ ਮੂੜ ਨਰ ਕਾਚੇ ॥

Those who are not in love with the Lord are foolish and false - they are faithless cynics.

ਤਿਨ ਕਉ ਜਨਮੁ ਮਰਣੁ ਅਤਿ ਭਾਰੀ ਵਿਚਿ ਵਿਸਟਾ ਮਰਿ ਮਰਿ ਪਾਚੇ ॥੨॥

They suffer the most extreme agonies of birth and death; they die over and over again, and they rot away in manure. ||2||

ਤੁਮ ਦਇਆਲ ਸਰਣਿ ਪ੍ਰੀਤਿਪਾਲਕ ਮੋ ਕਉ ਦੀਜੈ ਦਾਨੁ ਹਰਿ ਹਮ ਜਾਚੇ ॥

You are the Merciful Cherisher of those who seek Your Sanctuary. I beg of You: please grant me Your gift, Lord.

ਹਰਿ ਕੇ ਦਾਸ ਦਾਸ ਹਮ ਕੀਜੈ ਮਨੁ ਨਿਰਤਿ ਕਰੇ ਕਰਿ ਨਾਚੇ ॥੩॥

Make me the slave of the Lord's slaves, so that my mind might dance in Your Love. ||3||

ਆਪੇ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਹਰਿ ਤਾ ਚੇ ॥

He Himself is the Great Banker; God is our Lord and Master. I am His petty merchant.

ਮੇਰਾ ਮਨੁ ਤਨੁ ਜੀਉ ਰਾਸਿ ਸਭ ਤੇਰੀ ਜਨ ਨਾਨਕ ਕੇ ਸਾਹ ਪ੍ਰਭ ਸਾਚੇ ॥੪॥੩॥੧੭॥੫੫॥

My mind, body and soul are all Your capital assets. You, O God, are the True
Banker of servant Nanak. ||4||3||17||55||